

ਪੰਜਾਬ ਵਿੱਚ ਜਦੋਂ ਵੀ ਕੋਈ ਅਣਸੁਖਾਵਾਂ ਘਟਨਾਕ੍ਰਮ ਵਾਪਰਦਾ ਹੈ ਤਾਂ ਸਰਕਾਰ, ਪੁਲਿਸ ਪ੍ਰਸ਼ਾਸਨ ਤੇ ਮੀਡੀਆ ਵੱਲੋਂ ਮਿੱਥ ਕੇ ਉਸ ਬਾਰੇ ਇਕ ਖਾਸ ਕਿਸਮ ਦਾ ਬਿਰਤਾਂਤ ਖੜ ਜਾਂਦਾ ਹੈ ਜਿਸ ਵਿੱਚੋਂ ਸਿੱਖਾਂ, ਅਤੇ ਖਾਸ ਕਰਕੇ ਸਿੱਖ ਨੌਜਵਾਨਾਂ ਵਿਰੁੱਧ ਮਾਹੌਲ ਬਣਾਇਆ ਜਾਂਦਾ ਹੈ। ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਕਿਸੇ ਖਲਾਅ ਵਿੱਚੋਂ ਪੈਦਾ ਨਹੀਂ ਹੋ ਰਹੀਆਂ ਅਤੇ ਇਨ੍ਹਾਂ ਨੂੰ ਡੂੰਘਾਈ ਨਾਲ ਸਮਝ ਕੇ ਹੀ ਇਨ੍ਹਾਂ ਪਿਛਲੇ ਕਾਰਨਾਂ ਦੀ ਸਨਾਖਤ ਕੀਤੀ ਜਾ ਸਕਦੀ ਹੈ। ਸਾਲ 2015 ਵਿੱਚ ਵਾਪਰਿਆ ਬੇਅਦਬੀ ਘਟਨਾਕ੍ਰਮ ਸਿੱਖ ਮਾਨਸਿਕਤਾ ਵਿੱਚ ਇੱਕ ਡੂੰਘੇ ਜਖਮ ਵਾਂਗ ਦਰਜ ਹੈ। ਬੇਅਦਬੀ ਕਾਂਡ ਬਾਰੇ ਪੁਲਿਸ ਕੇਸ ਦਰਜ ਹੋਣ, ਵੱਖ-ਵੱਖ ਏਜੰਸੀਆਂ ਵੱਲੋਂ ਜਾਂਚ ਜਿੱਤੇ ਜਾਣ, ਅਦਾਲਤੀ ਕਾਰਵਾਈਆਂ ਚੱਲਣ, ਸਿਆਸੀ ਬਹਿਸਾਂ ਤੇ ਵੋਟ ਸਿਆਸਤ ਦਾ ਮੁੱਦਾ ਬਣ ਜਾਣ ਦੇ ਬਾਵਜੂਦ ਵੀ ਬੇਅਦਬੀ ਮਾਮਲਿਆਂ ਵਿੱਚ ਕਿਧਰੇ ਵੀ ਇਨਸਾਫ ਨਜ਼ਰ ਨਹੀਂ ਆ ਰਿਹਾ। ਬੇਅਦਬੀ ਮਾਮਲਿਆਂ ਵਿੱਚ ਸਰਕਾਰਾਂ, ਪੁਲਿਸ, ਜਾਂਚ ਏਜੰਸੀਆਂ, ਅਦਾਲਤਾਂ ਅਤੇ ਸਿਆਸੀ ਧਿਰਾਂ ਦੀ ਸਮੁੱਚੀ ਕਾਰਗੁਜ਼ਾਰੀ ਸਾਲ 1978 ਦੇ ਨਿਰੰਕਾਰੀ ਕਾਂਡ ਦਾ ਹੀ ਦੁਹਰਾਉ ਹੈ ਜਿਸ ਵਿੱਚ ਮਿੱਥ ਕੇ ਸਰਕਾਰੀ ਤੰਤਰ ਵੱਲੋਂ ਦੇਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਇਨਸਾਫ ਦੇ ਸਾਰੇ ਦਰਵਾਜ਼ੇ ਬੰਦ ਕੀਤੇ ਜਾ ਰਹੇ ਹਨ। ਨਿਰੰਕਾਰੀ ਕਾਂਡ ਵਾਂਗ ਹੀ ਸਾਲ 2015 ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਮੱਲ ਕੇ ਅਤੇ ਗੁਰੂਸਰ ਜਲਾਲ ਬੇਅਦਬੀ ਮਾਮਲਿਆਂ ਵਿੱਚ ਸਿੱਖਾਂ ਵੱਲੋਂ ਲੰਮੀ ਸ਼ਾਂਤਮਈ ਜੱਦੋ ਜਹਿਦ ਕੀਤੀ ਗਈ ਹੈ ਪਰ ਸਰਕਾਰਾਂ ਨੇ ਇਨਸਾਫ ਲਈ ਕੋਈ ਵੀ ਸਾਰਥਕ ਕਾਰਵਾਈ ਨਹੀਂ ਕੀਤੀ। ਸਿੱਖਾਂ ਨੇ ਸਦਾ ਹੀ ਹਕੂਮਤਾਂ ਨੂੰ ਇਹ ਮੌਕਾ ਦਿੱਤਾ ਹੈ ਕਿ ਉਹ ਹੋਣ ਵਾਲੀਆਂ ਵਧੀਕੀਆਂ ਤੇ ਜੁਰਮਾਂ ਸਬੰਧੀ ਨਿਆਂ ਕਰਨ ਪਰ ਸਰਕਾਰਾਂ ਦੀ ਨਾਕਾਮੀ ਤੋਂ ਬਾਅਦ ਜਦੋਂ ਇਹ ਸਵਾਲ ਖੜ੍ਹਾ ਹੋ ਜਾਵੇ ਕਿ ਕੀ ਕਦੇ ਇਨਸਾਫ ਹੋ ਵੀ ਸਕੇਗਾ ਜਾਂ ਨਹੀਂ ਤਾਂ ਉਦੋਂ ਸਿੱਖ ਪਰੰਪਰਾ ਵਿੱਚਮ ਸਿੱਖ ਆਪ ਇਨਸਾਫ ਕਰਨ ਦੀ ਜ਼ਿੰਮੇਵਾਰੀ ਉਟਦੇ ਰਹੇ ਹਨ। ਬੇਅਦਬੀ ਬਾਰੇ ਸਰਕਾਰਾਂ ਤੇ ਅਦਾਲਤਾਂ ਦਾ ਵਤੀਰਾ ਅਤੇ ਇੰਡੀਅਨ ਏਜੰਸੀਆਂ ਵਲੋਂ ਸਿਰਸਾ ਸਾਧ ਨੂੰ ਦੁਬਾਰਾ ਸਰਗਰਮ ਕਰਨ ਦੀਆਂ ਕੋਸ਼ਿਸ਼ਾਂ ਇੰਡੀਅਨ ਸਟੇਟ ਵਲੋਂ 'ਨਿਆਂ ਤੋਂ ਮੁਨਕਰ ਹੋਣ' ਤੇ ਸਿੱਖਾਂ ਖਿਲਾਫ 'ਲਗਾਤਾਰ ਭੜਕਾਹਟ' ਪੈਦਾ ਕਰਨ ਨੂੰ ਦਰਸਾਉਂਦਾ ਹੈ। ਇਸ ਦ੍ਰਿਸ਼ਟੀ ਤੋਂ ਵੇਖਿਆਂ ਇਹ ਸਾਫ ਹੋ ਜਾਂਦਾ ਹੈ ਕਿ ਬੇਅਦਬੀ ਦੇ ਦੇਸ਼ੀਆਂ ਨਾਲ ਵਾਪਰ ਰਹੇ ਘਟਨਾਕ੍ਰਮ ਪਿੱਛੇ ਸਰਕਾਰਾਂ, ਜਾਂਚ ਏਜੰਸੀਆਂ, ਪੁਲਿਸ ਪ੍ਰਸ਼ਾਸਨ ਅਤੇ ਅਦਾਲਤਾਂ ਦੀ ਨਾਕਾਮੀ ਅਤੇ ਖੂਫੀਆ ਏਜੰਸੀਆਂ ਵਲੋਂ ਸਿਰਸਾ ਸਾਧ ਨੂੰ ਮੁੜ ਉਭਾਰ ਕੇ ਪੈਦਾ ਕੀਤੀ ਜਾ ਰਹੀ ਭੜਕਾਹਟ ਹੀ ਬੁਨਿਆਦੀ ਕਾਰਨ ਹੈ। ਇੰਝ ਇਹਨਾ ਘਟਨਾਵਾਂ ਲਈ ਮੂਲ ਰੂਪ ਵਿੱਚ ਸਰਕਾਰੀ ਧਿਰ ਹੀ ਜ਼ਿੰਮੇਵਾਰ ਹੈ।

ਭਾਈ ਰਜਿੰਦਰ ਸਿੰਘ ਮੁਗਲਵਾਲ
 ਭਾਈ ਲਾਲ ਸਿੰਘ ਅਕਾਲਗੜ੍ਹ
 ਭਾਈ ਦਲਜੀਤ ਸਿੰਘ
 ਭਾਈ ਭੁਪਿੰਦਰ ਸਿੰਘ ਭਲਵਾਨ
 ਭਾਈ ਨਰੈਣ ਸਿੰਘ ਚੌੜਾ

ਭਾਈ ਸਤਨਾਮ ਸਿੰਘ ਖੰਡੇਵਾਲਾ
 ਭਾਈ ਸਤਨਾਮ ਸਿੰਘ ਝੰਜੀਆ
 ਭਾਈ ਹਰਦੀਪ ਸਿੰਘ ਮਹਿਰਾਜ
 ਭਾਈ ਅਮਰੀਕ ਸਿੰਘ ਈਸਤੂ
 ਭਾਈ ਮਨਜੀਤ ਸਿੰਘ ਫਗਵਾੜਾ